








ਸਕੀਮਾ ਦਾ ਗੀਤ

Sakimas song

-  Ursula Nafula
-  Peris Wachuka
-  Anu Gill
-  panjabi / nynorsk
-  nivå 3



ਸਕੀਮਾ ਆਪਣੇ ਮਾਤਾ-ਪਿਤਾ ਅਤੇ ਚਾਰ ਸਾਲ ਦੀ ਭੈਣ ਨਾਲ ਰਹਿੰਦਾ ਸੀ।
ਉਹ ਇੱਕ ਅਮੀਰ ਆਦਮੀ ਦੀ ਜ਼ਮੀਨ ਤੇ ਰਹਿੰਦੇ ਸਨ। ਉਹਨਾਂ ਦੀ ਘਾਹ-ਫੂਸ
ਦੀ ਝੋਪੜੀ ਦਰਖਤਾਂ ਦੇ ਇੱਕ ਕਤਾਰ ਦੇ ਅੰਤ ਤੇ ਸੀ।

...

Sakima budde saman med foreldra sine og si fire
år gamle syster. Dei budde på eignedomen til ein
rik mann. Hytta deira hadde stråtak og låg ved
enden av ei rad med tre.



ਜਦ ਸਕੀਮਾ ਤਿੰਨ ਸਾਲ ਦੀ ਉਮਰ ਦਾ ਸੀ, ਉਹ ਬਿਮਾਰ ਹੋ ਗਿਆ ਅਤੇ ਉਸ ਦੀ ਨਜ਼ਰ ਚਲੀ ਗਈ। ਸਕੀਮਾ ਇੱਕ ਗੁਣਵੰਤੀ ਮੁੰਡਾ ਸੀ।

...

Då Sakima var tre år gammel, vart han sjuk og miste synet. Sakima var ein gut med mange talent.



ਸਕੀਮਾ ਬਹੁਤ ਕੁਝ ਕਰਦਾ ਸੀ ਜੋ ਕਿ ਹੋਰ ਛੇ ਸਾਲ ਦੀ ਉਮਰ ਦੇ ਮੁੰਡੇ ਨਹੀਂ
ਸੀ ਕਰਦੇ। ਜਿਵੇਂ, ਉਹ ਪਿੰਡ ਦੇ ਵਡੇਰਿਆਂ ਨਾਲ ਬੈਠ ਕੇ ਮਹੱਤਵਪੂਰਨ
ਮਾਮਲਿਆਂ ਤੇ ਚਰਚਾ ਕਰ ਸਕਦਾ ਸੀ।

...

Sakima kunne mange ting som andre seksåringar
ikkje kunne. Til dømes kunne han sitja med eldre
landsbymedlemmar og diskutera viktige saker.



ਸਕੀਮਾ ਦੇ ਮਾਪੇ ਅਮੀਰ ਆਦਮੀ ਦੇ ਘਰ ਵਿੱਚ ਕੰਮ ਕਰਦੇ ਸਨ। ਉਹ ਘਰ ਤੋਂ ਸਵੇਰੇ ਚਲੇ ਜਾਂਦੇ ਅਤੇ ਸ਼ਾਮ ਨੂੰ ਦੇਰ ਵਾਪਸ ਆਉਂਦੇ। ਸਕੀਮਾ ਆਪਣੀ ਛੋਟੀ ਭੈਣ ਨਾਲ ਰਹਿ ਜਾਂਦਾ ਸੀ।

...

Sakima sine foreldre jobba i huset til den rike mannen. Dei drog tidleg om morgonen og kom tilbake seint på kvelden. Sakima vart igjen saman med veslesyster si.



ਸਕੀਮਾ ਗੀਤ ਗਾਉਂਟੇ ਪਸੰਦ ਕਰਦਾ ਸੀ। ਇੱਕ ਦਿਨ ਉਸਨੂੰ ਮਾਂ ਨੇ ਪੁਛਿਆ,
“ਸਕੀਮਾ, ਤੂੰ ਇਹ ਗੀਤ ਕਿੱਥੋਂ ਸਿੱਖਦਾ ਹੈ?”

...

Sakima elska å synga songar. Ein dag spurde mor
hans han: “Kor har du lært desse songane,
Sakima?”



ਸਕੀਮਾ ਨੇ ਜਵਾਬ ਦਿੱਤਾ, “ਬੱਸ ਆ ਜਾਂਦੇ ਨੇ, ਮਾਂ। ਮੈਂ ਆਪਣੇ ਮਨ ਵਿੱਚ ਸੁਣਦਾ ਹਾਂ ਅਤੇ ਫਿਰ ਗਾ ਦਿੰਦਾ ਹਾਂ।”

...

Sakima svara: “Dei kjem berre, mamma. Eg høyrer dei i hovudet mitt og så syng eg.”



ਸਕੀਮਾ ਆਪਣੀ ਛੋਟੀ ਭੈਣ ਲਈ ਗਾਉਣਾ ਪਸੰਦ ਕਰਦਾ ਸੀ ਖਾਸ ਕਰਕੇ ਜੱਦ ਉਸਨੂੰ ਭੁੱਖ ਲੱਗਦੀ ਸੀ। ਉਹ ਆਪਣੇ ਚਹੇਤੇ ਗੀਤ ਗਾਉਂਦਾ ਅਤੇ ਉਸ ਦੀ ਭੈਣ ਸੁਣਦੀ ਸੀ। ਉਹ ਸੁਖਮਈ ਟਿਊਨ ਤੇ ਝੁਮਦੀ ਸੀ।

...


Sakima likte å synga for veslesyster si, særleg viss ho var svolten. Syster hans brukte å høyra på at han song yndlingssongen sin. Ho rørde seg til den lindrande låten.



“ਕੀ ਤੁਸੀਂ ਮੁੜ ਮੁੜ ਇਸ ਨੂੰ ਗਾ ਸਕਦੇ ਹੋ ਸਕੀਮਾ,” ਉਸਦੀ ਭੈਣ ਉਸ ਨੂੰ ਬੇਨਤੀ ਕਰਦੀ ਸੀ। ਸਕੀਮਾ ਸਵੀਕਾਰ ਕਰਕੇ ਮੁੜ ਮੁੜ ਗਾਉਂਦਾ ਸੀ।

...

“Kan du synga han igjen og igjen, Sakima?” brukte syster hans å be han. Sakima aksepterte og song han igjen og igjen.



ਇਕ ਸ਼ਾਮ ਜਦ ਉਸ ਦੇ ਮਾਤਾ-ਪਿਤਾ ਘਰ ਵਾਪਸ ਆਏ ਉਹ ਬਹੁਤ ਹੀ ਚੁੱਪ ਸਨ। ਸਕੀਮਾ ਨੂੰ ਪਤਾ ਸੀ ਕਿ ਕੁਝ ਗਲਤ ਸੀ।

...

Ein kveld då foreldra hans kom heim, var dei veldig stille. Sakima visste at noko var gale.



“ਕੀ ਹੋਇਆ ਹੈ, ਮਾਤਾ ਪਿਤਾ?” ਸਕੀਮਾ ਨੇ ਪੁੱਛਿਆ। ਸਕੀਮਾ ਨੂੰ ਪਤਾ ਲੱਗਾ ਕਿ ਅਮੀਰ ਆਦਮੀ ਦਾ ਪੁੱਤਰ ਗੁੰਮ ਸੀ। ਆਦਮੀ ਬਹੁਤ ਹੀ ਉਦਾਸ ਅਤੇ ਇਕੱਲਾ ਮਹਿਸੂਸ ਕਰ ਰਿਹਾ ਸੀ।

...

“Kva er i vejen, mamma, pappa?” spurde Sakima. Sakima fekk vita at sonen til den rike mannen var borte. Mannen var veldig lei seg og einsam.



ਮੈਂ ਉਸ ਲਈ ਗਾ ਸਕਦਾ ਹਾਂ ਫਿਰ ਸ਼ਾਇਦ ਉਹ ਮੁੜ ਖੁਸ਼ ਹੋ ਜਾਵੇ," ਸਕੀਮਾ ਨੇ ਆਪਦੇ ਮਾਪਿਆਂ ਨੂੰ ਦੱਸਿਆ। ਪਰ ਉਸਦੇ ਮਾਪਿਆਂ ਨੇ ਉਸ ਨੂੰ ਨਜ਼ਰਅੰਦਾਜ਼ ਕਰ ਦਿੱਤਾ। "ਉਹ ਬਹੁਤ ਹੀ ਅਮੀਰ ਹੈ। ਤੂੰ ਸਿਰਫ ਇੱਕ ਅੰਨ੍ਹਾ ਮੁੰਡਾ ਹੈ। ਕੀ ਤੈਨੂੰ ਲੱਗਦਾ ਹੈ ਕਿ ਤੇਰਾ ਗੀਤ ਉਸ ਦੀ ਮਦਦ ਕਰੇਗਾ?"

...

"Eg kan synga for han. Kanskje han vert glad igjen", sa Sakima til foreldra sine. Men foreldra hans avfeia han. "Han er veldig rik. Du er berre ein blind gut. Trur du songen din kjem til å hjelpa han?"



ਪਰ, ਸਕੀਮਾ ਨੇ ਹਾਰ ਨਹੀਂ ਮੰਨੀ। ਉਸਦੀ ਛੋਟੀ ਭੈਣ ਨੇ ਉਸਨੂੰ ਸਹਿਯੋਗ ਦਿੱਤਾ। ਉਸ ਨੇ ਕਿਹਾ, “ਸਕੀਮਾ ਦੇ ਗੀਤ ਮੈਨੂੰ ਦਿਲਾਸਾ ਦਿੰਦੇ ਹਨ ਜਦ ਮੈਨੂੰ ਭੁੱਖ ਲਗਦੀ ਹੈ। ਉਹ ਅਮੀਰ ਆਦਮੀ ਨੂੰ ਵੀ ਦਿਲਾਸਾ ਦੇਣਗੇ।”

...


Likevel gav ikkje Sakima opp. Veslesyster hans støtta han. Ho sa: “Songane til Sakima er lindrande når eg er svolten. Dei kjem til å verka lindrande på den rike mannen òg.”



ਅਗਲੇ ਦਿਨ, ਸਕੀਮਾ ਨੇ ਆਪਣੀ ਛੋਟੀ ਭੈਣ ਨੂੰ ਅਮੀਰ ਆਦਮੀ ਦੇ ਘਰ ਲੈ ਕੇ ਜਾਣ ਨੂੰ ਕਿਹਾ।

...


Neste dag bad Sakima veslesyster si om å leia han til huset til den rike mannen.



ਉਹ ਇੱਕ ਵੱਡੀ ਖਿੜਕੀ ਹੇਠ ਖੜਕੇ ਉਸਦਾ ਮਨਪਸੰਦ ਗੀਤ ਗਾਉਣ ਲੱਗਾ।
ਹੌਲੀ ਹੌਲੀ, ਅਮੀਰ ਆਦਮੀ ਦਾ ਸਿਰ ਵੱਡੀ ਖਿੜਕੀ ਤੋਂ ਦਿਖਣਾ ਸ਼ੁਰੂ ਹੋ
ਗਿਆ।

...

Han stod nedanfor eit stort vindaug og byrja å
synga favorittsongen sin. Sakte byrja hovudet til
den rike mannen å visa seg gjennom det store
vindauget.



ਕਰਮਚਾਰੀ ਆਪਣਾ ਕੰਮ ਕਰਦੇ ਕਰਦੇ ਰੁਕ ਗਏ। ਉਹ ਸਕੀਮਾ ਦਾ ਸੁੰਦਰ ਗੀਤ ਸੁਣਨ ਲਗੇ। ਪਰ ਇੱਕ ਆਦਮੀ ਨੇ ਕਿਹਾ, “ਕੋਈ ਵੀ ਮਾਲਕ ਨੂੰ ਦਿਲਾਸਾ ਨਹੀਂ ਦੇ ਪਾਇਆ। ਇਹ ਅੰਨ੍ਹਾ ਮੁੰਡਾ ਸੋਚਦਾ ਹੈ ਕਿ ਉਹ ਉਸਨੂੰ ਦਿਲਾਸਾ ਦੇਵੇਗਾ?”

...

Arbeidarane stoppa det dei heldt på med. Dei høyrde på den vane songen til Sakima. Men éin mann sa: “Ingen har vore i stand til å trøysta sjefen. Trur denne blinde guten at han kan trøysta han?”



ਸਕੀਮਾ ਗੀਤ ਖਤਮ ਕਰਕੇ ਮੁੜਨ ਲੱਗਾ ਸੀ। ਪਰ ਅਮੀਰ ਆਦਮੀ ਬਾਹਰ ਆਕੇ ਕਹਿੰਦਾ, “ਕਿਰਪਾ ਕਰਕੇ ਇੱਕ ਵਾਰੀ ਫਿਰ ਗਾਉ।”

...

Sakima var ferdig med å synga songen og snudde seg for å dra. Men den rike mannen skunda seg ut og sa: “Ver så snill og syng igjen.”



ਉਸ ਪਲ ਵਿੱਚ ਦੇ ਆਦਮੀ ਇੱਕ ਸਟਰੈਚਰ ਤੇ ਕਿਸੇ ਨੂੰ ਲੈ ਕੇ ਆਏ। ਉਹਨਾਂ ਨੇ ਅਮੀਰ ਆਦਮੀ ਦੇ ਪੁੱਤਰ ਨੂੰ ਸੜਕ ਦੇ ਪਾਸੇ ਕੁੱਟਿਆ ਪਇਆ ਲੱਭਿਆ ਸੀ।

...

I same augneblink kom det to menn berande på ei bære. Dei hadde funne sonen til den rike mannen banka opp og forlaten i vegkanten.



ਅਮੀਰ ਆਦਮੀ ਆਪਣੇ ਪੁੱਤਰ ਨੂੰ ਦੋਬਾਰਾ ਦੇਖਕੇ ਬਹੁਤ ਖੁਸ਼ ਹੋਇਆ। ਉਸਨੇ ਸਕੀਮਾ ਨੂੰ ਦਿਲਾਸਾ ਦੇਣ ਲਈ ਇਨਾਮ ਦਿੱਤਾ। ਉਹ ਆਪਣੇ ਪੁੱਤਰ ਅਤੇ ਸਕੀਮਾ ਨੂੰ ਹਸਪਤਾਲ ਲੈ ਕੇ ਗਿਆ ਤਾਂ ਕਿ ਉਸਦੀ ਨਜ਼ਰ ਵਾਪਸ ਆ ਸਕੇ।

...

Den rike mannen var veldig glad for å sjå sonen sin igjen. Han lønte Sakima for at han trøysta han. Han tok sonen sin og Sakima med til sjukehuset slik at Sakima kunne få synet tilbake.



Barnebøker for Norge

barneboker.no

ਸਕੀਮਾ ਦਾ ਗੀਤ

Sakimas song

Skrevet av: Ursula Nafula

Illustret av: Peris Wachuka

Oversatt av: Anu Gill (pa), Espen Stranger-Johannessen, Martine Rørstad Sand (nn)

Denne fortellingen kommer fra African Storybook (africanstorybook.org) og er videreformidlet av Barnebøker for Norge (barneboker.no), som tilbyr barnebøker på mange språk som snakkes i Norge.

Dette verket er lisensiert under en Creative Commons
[Navngivelse 4.0 Internasjonal Lisens](https://creativecommons.org/licenses/by/4.0/).